


झंझ

La décision



✎ Ursula Natula
🔊 Vusi Malindi
📧 Anu Gill
🗣️ Punjabi / French
|| Level 2



Storybooks Canada

storybookscanada.ca

झंझ / La décision

Written by: Ursula Natula

Illustrated by: Vusi Malindi

Translated by: (pa) Anu Gill, (fr) Alexandra Danahy

This story originates from the African Storybook (africanstorybook.org) and is brought to you by Storybooks Canada in an effort to provide children's stories in Canada's many languages.



This work is licensed under a Creative Commons Attribution 4.0 International License.
<https://creativecommons.org/licenses/by/4.0>





ਮੇਰੇ ਪਿੰਡ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਨ।। ਅਸੀਂ ਇੱਕ ਟੂਟੀ ਤੋਂ ਪਾਣੀ ਲਿਆਉਣ ਲਈ ਲੰਬੀ ਲਾਈਨ ਬਣਾਉਂਦੇ ਸੀ।

...

Mon village avait plusieurs problèmes. Nous faisons la file pour aller chercher de l'eau d'un seul robinet.



ਅਸੀਂ ਹੋਰਾਂ ਦੇ ਦਾਨ ਕੀਤੇ ਭੋਜਨ ਦੀ ਉਡੀਕ ਕਰਦੇ ਸੀ।

...

Nous attendions la nourriture donnée par les autres.



ਅਸੀਂ ਚੋਰਾਂ ਕਰਕੇ ਆਪਣੇ ਘਰ ਨੂੰ ਸਦੇਹਾਂ ਜਿੰਦਰਾ ਲਾ ਲੈਂਦੇ ਸੀ।

...

Nous avons barré nos maisons tôt à cause des voleurs.



ਸਭ ਨੇ ਇੱਕ ਅਵਾਜ਼ ਵਿੱਚ ਚੀਕਿਆ, “ਸਾਨੂੰ ਸਾਡੀ ਜਿੰਦਗੀ ਨੂੰ ਬਦਲ ਦੇਣਾ ਚਾਹੀਦਾ ਹੈ।” ਉਸ ਦਿਨ ਤੋਂ, ਅਸੀਂ ਆਪਣੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਮਿਲ ਕੇ ਕੰਮ ਕੀਤਾ।


...

Nous criions tous avec une voix, « Nous devons changer nos vies. » Depuis ce jour, nous avons travaillé ensemble pour résoudre nos problèmes.

Un autre homme se leva et dit, « Les hommes creuseront un puits. »

...


ਇੱਕ ਹੋਰ ਆਦਮੀ ਨੇ ਖੜ੍ਹ ਕੇ ਕਿਹਾ, "ਮਨੁੱਖ ਖੁੱਹ ਖੋਦਣਗੇ।"




Plusieurs enfants avaient lâché l'école.

...

ਬਹੀ ਬੱਚੇ ਸਕੂਲ ਜਾਣਾ ਛੱਡ ਦਿੰਦੇ ਸਨ।





ਨੌਜਵਾਨ ਕੁੜੀਆਂ ਹੋਰ ਪਿੰਡਾਂ ਵਿੱਚ ਨੌਕਰ ਦਾ ਕੰਮ ਕਰਦੀਆਂ ਸਨ।

...

Les jeunes filles travaillaient comme domestiques dans d'autres villages.



ਇੱਕ ਔਰਤ ਨੇ ਕਿਹਾ, “ਔਰਤਾਂ ਮੇਰੇ ਨਾਲ ਸ਼ਾਮਲ ਹੋਕੇ ਭੋਜਨ ਉਗਾ ਸਕਦੀਆਂ ਹਨ।”

...

Une femme dit, « Les femmes peuvent me joindre pour cultiver de la nourriture. »



ਮਾਂ ਸਾਲ ਦੀ ਜ਼ੈਮਾ, ਜ਼ਿੰਬ ਰੁੱਖ ਦੇ ਤੜੇ 'ਤੇ ਬੈਠੀ ਚੀਕੀ "ਮੈਂ ਸਟਾਈ ਦੇ ਨਾਲ ਮਦਦ ਕਰ ਸਕਦੀ ਹਾਂ।"

...


Juma, âgée de huit ans et assise sur un tronc d'arbre, cria, « Je peux aider à nettoyer. »



ਨੌਜਵਾਨ ਪੁੱਲੇ ਫਿੰਡ ਦੇ ਮਾਲੇ-ਦੁਮਾਲੇ ਘੁੰਮਦੇ, ਜਦਕਿ ਹੋਰ ਲੋਕ ਖੇਤਾਂ ਵਿੱਚ ਕੰਮ ਕਰਦੇ ਸਨ।

...


Les jeunes garçons se promenaient autour du village pendant que d'autres travaillaient sur des fermes.



ਜਦ ਹਵਾ ਵਗਦੀ, ਕਚਰੇ ਦੇ ਕਾਗਜ਼ ਰੁੱਖਾਂ ਅਤੇ ਬਾੜਾਂ ਤੇ ਅਟਕ ਜਾਂਦੇ ਸਨ।

...

Quand le vent soufflait, des déchets de papier pendaient des arbres et des clôtures.



ਮੇਰੇ ਪਿਤਾ ਜੀ ਖੜ੍ਹੇ ਹੋਕੇ ਬੋਲੇ, “ਸਾਨੂੰ ਆਪਣੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ।”

...

Mon père se leva et dit, « Nous devons travailler ensemble pour résoudre nos problèmes. »



ਲੋਕੀ ਇੱਕ ਵੱਡੇ ਦਰਖਤ ਹੇਠ ਇਕੱਠੇ ਹੋ ਕੇ ਗੱਲ ਸੁਣਨ ਲਗੇ।

...

Les gens se recueillirent sous un grand arbre et écoutèrent.



ਲੋਕੀ ਟੁੱਟੇ ਕੱਚ ਤੋਂ ਕੱਟ ਜਾਂਦੇ ਜੋ ਲਾਪਰਵਾਹੀ ਨਾਲ ਸੁੱਟਿਆ ਹੁੰਦਾ ਸੀ।

...

Les gens se faisaient couper par de la vitre brisée lancée sans faire attention.



ਫਿਰ ਇੱਕ ਦਿਨ, ਟੂਟੀ ਸੁੱਕ ਗਈ ਅਤੇ ਸਾਡੇ ਕੰਟੇਨਰ ਖਾਲੀ ਹੋ ਗਏ।

...

Puis un jour, le robinet se tarit et nos
conteneurs étaient vides.



ਮੇਰੇ ਪਿਤਾ ਜੀ ਘਰ ਘਰ ਲੋਕਾਂ ਨੂੰ ਪਿੰਡ ਦੀ ਮੀਟਿੰਗ ਵਿੱਚ ਹਾਜ਼ਰ ਹੋਣ
ਲਈ ਸੱਦਾ ਦੇ ਰਹੇ।

...

Mon père marcha de maison en maison et
demanda aux gens de participer à une réunion
du village.